

ਆਸਾ ॥

Aasaa:

ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥

I make my body the dying vat, and within it, I dye my mind. I make the five elements my marriage guests.

ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥

I take my marriage vows with the Lord, my King; my soul is imbued with His Love. ||1||

ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥

Sing, sing, O brides of the Lord, the marriage songs of the Lord.

ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥

The Lord, my King, has come to my house as my Husband. ||1||Pause||

ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥

Within the lotus of my heart, I have made my bridal pavilion, and I have spoken the wisdom of God.

ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥

I have obtained the Lord King as my Husband - such is my great good fortune. ||2||

ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥

The angles, holy men, silent sages, and the 330,000,000 deities have come in their heavenly chariots to see this spectacle.

ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥

Says Kabeer, I have been taken in marriage by the One Supreme Being, the Lord God. ||3||2||24||